

ਗਉੜੀ ਪੂਰਬੀ ੧੨ ॥

Gauree Poorbee 12:

ਬਿਪਲ ਬਸਤ੍ਰ ਕੇਤੇ ਹੈ ਪਹਿਰੇ ਕਿਆ ਬਨ ਮਧੇ ਬਾਸਾ ॥

Many people wear various robes, but what is the use of living in the forest?

ਕਹਾ ਭਇਆ ਨਰ ਦੇਵਾ ਧੋਖੇ ਕਿਆ ਜਲਿ ਬੋਰਿਓ ਗਿਆਤਾ ॥੧॥

What good does it do if a man burns incense before his gods? What good does it do to dip one's body in water? ||1||

ਜੀਅਰੇ ਜਾਹਿਗਾ ਮੈ ਜਾਨਾਂ ॥

O soul, I know that I will have to depart.

ਅਬਿਗਤ ਸਮਝੁ ਇਆਨਾ ॥

You ignorant idiot: understand the Imperishable Lord.

ਜਤ ਜਤ ਦੇਖਉ ਬਹੁਰਿ ਨ ਪੇਖਉ ਸੰਗਿ ਮਾਇਆ ਲਪਟਾਨਾ ॥੧॥ ਰਹਾਉ ॥

Whatever you see, you will not see that again, but still, you cling to Maya. ||1||Pause||

ਗਿਆਨੀ ਧਿਆਨੀ ਬਹੁ ਉਪਦੇਸੀ ਇਹੁ ਜਗੁ ਸਗਲੋ ਧੰਧਾ ॥

The spiritual teachers, meditators and the great preachers are all engrossed in these worldly affairs.

ਕਹਿ ਕਬੀਰ ਇਕ ਰਾਮ ਨਾਮ ਬਿਨੁ ਇਆ ਜਗੁ ਮਾਇਆ ਅੰਧਾ ॥੨॥੧॥੧੬॥੬੭॥

Says Kabeer, without the Name of the One Lord, this world is blinded by Maya. ||2||1||16||67||